

 Print Page

Sri Guru Granth Sahib

Displaying 306 of

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥

Jis No Dhaeiaal Hovai Maeraa Suaamee This Gurasikh Guroo Oupadhaes Sunaavai ||

That person, unto whom my Lord and Master is kind and compassionate - upon that GurSikh, the Guru's Teachings are bestowed.

ਗਉੜੀ ਵਾਰਾ (ਮਃ ੪) (੧੧) ਸ਼. (੪) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧

Raag Gauri Guru Ram Das

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥

Jan Naanak Dhhoorr Mangai This Gurasikh Kee Jo Aap Japai Avareh Naam Japaavai ||2||

Servant Nanak begs for the dust of the feet of that GurSikh, who himself chants the Naam, and inspires others to chant it. ||2||

ਗਉੜੀ ਵਾਰਾ (ਮਃ ੪) (੧੧) ਸ਼. (੪) ੨:੭ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੨

Raag Gauri Guru Ram Das

ਪਉੜੀ ॥

Pourree ||

Pauree:

ਗਉੜੀ ਕੀ ਵਾਰ: ੧ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੩੦੬

ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥

Jo Thudhh Sach Dhhaaeidhae Sae Viralae Thhorrae ||

Those who meditate on You, O True Lord - they are very rare.

ਗਉੜੀ ਵਾਰਾ (ਮਃ ੪) (੧੧):੧ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੨

Raag Gauri Guru Ram Das

ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥

Jo Man Chith Eik Araadhhadhae Thin Kee Barakath Khaahi Asankh Karorrae ||

Those who worship and adore the One Lord in their conscious minds - through their generosity, countless millions are fed.

ਗਉੜੀ ਵਾਰਾ (ਮਃ ੪) (੧੧):੨ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੩

Raag Gauri Guru Ram Das

ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥

Thudhhuno Sabh Dhhaaeidhee Sae Thhaae Peae Jo Saahib Lorrae ||

All meditate on You, but they alone are accepted, who are pleasing to their Lord and Master.

ਗਉੜੀ ਵਾਰਾ (ਮਃ ੪) (੧੧):੩ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੩

Raag Gauri Guru Ram Das

ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜੇ ॥

Jo Bin Sathigur Saevae Khaadhae Painadhae Sae Mueae Mar Janmae Korrahae ||

Those who eat and dress without serving the True Guru die; after death, those wretched lepers are consigned to reincarnation.

ਗਉੜੀ ਵਾਰਾ (ਮਃ ੪) (੧੧):੪ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੪

Raag Gauri Guru Ram Das

ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥

Oue Haajar Mithaa Boladhae Baahar Vis Kadtehi Mukh Gholae ||

In His Sublime Presence, they talk sweetly, but behind His back, they exude poison from their mouths.

ਗਉੜੀ ਵਾਰਾ (ਮਃ ੪) (੧੧):੫ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੪

Raag Gauri Guru Ram Das

ਮਨਿ ਖੋਟੇ ਦਯਿ ਵਿਛੋੜੇ ॥੧੧॥

Man Khottae Dhay Vishhorrae ||11||

The evil-minded are consigned to separation from the Lord. ||11||

ਗਉੜੀ ਵਾਰਾ (ਮਃ ੪) (੧੧):੬ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੫

Raag Gauri Guru Ram Das

ਸਲੋਕ ਮਃ ੪ ॥

Salok Ma 4 ||

Shalok, Fourth Mehl:

ਗਉੜੀ ਕੀ ਵਾਰ: ੧ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੩੦੬

ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥

Mal Jooee Bhariaa Neelaa Kaalaa Khidhholarraa Thin Vaemukh Vaemukhai No Paaeiaa ||

The faithless baymukh sent out his faithless servant, wearing a blue-black coat, filled with filth and vermin.

ਗਉੜੀ ਵਾਰਾ (ਮਃ ੪) (੧੨) ਸ. (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੫

Raag Gauri Guru Ram Das

ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥

Paas N Dhaeee Koe Behan Jagath Mehi Gooh Parr Sagavee Mal Laae Manamukh Aaeiaa ||

No one in the world will sit near him; the self-willed manmukh fell into manure, and returned with even more filth covering him.

ਗਉੜੀ ਵਾਰਾ (ਮਃ ੪) (੧੨) ਸ. (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੬

Raag Gauri Guru Ram Das

ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ
ਕਰਾਇਆ ॥

Paraaee Jo Nindhaa Chugalee No Vaemukh Kar Kai Bhaejiaa Outhhai Bhee Muhu Kaalaa Duhaa
Vaemukhaa Dhaa Karaaeiaa ||

The faithless baymukh was sent to slander and back-bite others, but when he went there, the faces of both he and his faithless master were blackened instead.

ਗਉੜੀ ਵਾਰਾ (ਮਃ ੪) (੧੨) ਸ. (੪) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੭

Raag Gauri Guru Ram Das

ਤਤ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ
ਘਰਿ ਆਇਆ ॥

Tharr Suniaa Sabhath Jagath Vich Bhaaee Vaemukh Sanai Nafarai Poulee Poudhee Faavaa Hoe Kai
Outh Ghar Aaeiaa ||

It was immediately heard throughout the whole world, O Siblings of Destiny, that this faithless man, along with his servant, was kicked and beaten with shoes; in humiliation, they got up and returned to their homes.

ਗਉੜੀ ਵਾਰਾ (ਮਃ ੪) (੧੨) ਸ. (੪) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੮

Raag Gauri Guru Ram Das

ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀ ਫਿਰਿ ਆਣਿ ਘਰਿ ਪਾਇਆ ॥

Agai Sangathee Kurramee Vaemukh Ralanaa N Milai Thaa Vahuttee Bhatheejanaee Fir Aan Ghar
Paeiaa ||

The faithless baymukh was not allowed to mingle with others; his wife and niece then brought him home to lie down.

ਗਉੜੀ ਵਾਰਾ (ਮਃ ੪) (੧੨) ਸ. (੪) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੯

Raag Gauri Guru Ram Das

ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥

Halath Palath Dhovai Geae Nith Bhukhaa Kookae Thihaaeiaa ||

He has lost both this world and the next; he cries out continually, in hunger and thirst.

ਗਉੜੀ ਵਾਰਾ (ਮਃ ੪) (੧੨) ਸ. (੪) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੦

Raag Gauri Guru Ram Das

ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥

Dhhan Dhhan Suaamee Karathaa Purakh Hai Jin Niaao Sach Behi Aap Karaaeiaa ||

Blessed, blessed is the Creator, the Primal Being, our Lord and Master; He Himself sits and dispenses true justice.

ਗਉੜੀ ਵਾਰਾ (ਮਃ ੪) (੧੨) ਸ. (੪) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੦

Raag Gauri Guru Ram Das

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥

Jo Nindhaa Karae Sathigur Poorae Kee So Saachai Maar Pachaaeiaa ||

One who slanders the Perfect True Guru is punished and destroyed by the True Lord.

ਗਉੜੀ ਵਾਰਾ (ਮਃ ੪) (੧੨) ਸ. (੪) ੧:੮ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੧

Raag Gauri Guru Ram Das

ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥

Eaehu Akhar Thin Aakhiaa Jin Jagath Sabh Oupaaeiaa ||1||

This Word is spoken by the One who created the whole universe. ||1||

ਗਉੜੀ ਵਾਰਾ (ਮਃ ੪) (੧੨) ਸ. (੪) ੧:੯ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੨

Raag Gauri Guru Ram Das

ਮਃ ੪ ॥

Ma 4 ||

Fourth Mehl:

ਗਉੜੀ ਕੀ ਵਾਰ: ੧ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੩੦੬

ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥

Saahib Jis Kaa Nangaa Bhukhaa Hovai This Dhaa Nafar Kithhahu Raj Khaaeae ||

One who has a poor beggar for a master - how can he be well-fed?

ਗਉੜੀ ਵਾਰਾ (ਮਃ ੪) (੧੨) ਸ. (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੨

Raag Gauri Guru Ram Das

ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥

J Saahib Kai Ghar Vathh Hovai S Nafarai Hathh Aavai Anehodhee Kithhahu Paaeae ||

If there is something in his master's house, he can get it; but how can he get what is not there?

ਗਉੜੀ ਵਾਰਾ (ਮਃ ੪) (੧੨) ਸ. (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੩

Raag Gauri Guru Ram Das

ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥

Jis Dhee Saevaa Keethee Fir Laekhaa Mangeeai Saa Saevaa Aoukhee Hoeae ||

Serving him, who will be called to answer for his account? That service is painful and useless.

ਗਉੜੀ ਵਾਰਾ (ਮਃ ੪) (੧੨) ਸ. (੪) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੪

Raag Gauri Guru Ram Das

ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥

Naanak Saevaa Karahu Har Gur Safal Dharasan Kee Fir Laekhaa Mangai N Koeae ||2||

O Nanak, serve the Guru, the Lord Incarnate; the Blessed Vision of His Darshan is profitable, and in the end, you shall not be called to account. ||2||

ਗਉੜੀ ਵਾਰਾ (ਮਃ ੪) (੧੨) ਸ. (੪) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੪

Raag Gauri Guru Ram Das

ਪਉੜੀ ॥

Pourree ||

Pauree:

ਗਉੜੀ ਕੀ ਵਾਰ: ੧ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੩੦੬

ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥

Naanak Veechaarehi Santh Jan Chaar Vaedh Kehandhae ||

O Nanak, the Saints consider, and the four Vedas proclaim,

ਗਉੜੀ ਵਾਰਾ (ਮਃ ੪) (੧੨):੧ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੫

Raag Gauri Guru Ram Das

ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥

Bhagath Mukhai Thae Boladhae Sae Vachan Hovandhae ||

That whatever the Lord's devotees utter with their mouths, shall come to pass.

ਗਉੜੀ ਵਾਰਾ (ਮਃ ੪) (੧੨):੨ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੬

Raag Gauri Guru Ram Das

ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥

Pragatt Peharaa Jaapadhaa Sabh Lok Sunandhae ||

He is manifest in His cosmic workshop. All people hear of this.

ਗਉੜੀ ਵਾਰਾ (ਮਃ ੪) (੧੨):੩ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੬

Raag Gauri Guru Ram Das

ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥

Sukh N Paaein Mugadhh Nar Santh Naal Khehandhae ||

The stubborn men who fight with the Saints shall never find peace.

ਗਉੜੀ ਵਾਰਾ (ਮਃ ੪) (੧੨):੪ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੬

Raag Gauri Guru Ram Das

ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥

Oue Lochan Ounaa Gunai No Oue Ahankaar Sarrandhae ||

The Saints seek to bless them with virtue, but they only burn in their egos.

ਗਉੜੀ ਵਾਰਾ (ਮਃ ੪) (੧੨):੫ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੭

Raag Gauri Guru Ram Das

ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥

Oue Vichaarae Kiaa Karehi Jaa Bhaag Dhhur Mandhae ||

What can those wretched ones do, since, from the very beginning, their destiny is cursed with evil.

ਗਉੜੀ ਵਾਰਾ (ਮਃ ੪) (੧੨):੬ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੭

Raag Gauri Guru Ram Das

ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥

Jo Maarae Thin Paarabreham Sae Kisai N Sandhae ||

Those who are struck down by the Supreme Lord God are of no use to anyone.

ਗਉੜੀ ਵਾਰਾ (ਮਃ ੪) (੧੨):੭ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੮

Raag Gauri Guru Ram Das

ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥

Vair Karehi Niravair Naal Dharam Niaae Pachandhae ||

Those who hate the One who has no hatred - according to the true justice of Dharma, they shall perish.

ਗਉੜੀ ਵਾਰਾ (ਮਃ ੪) (੧੨):੮ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੮

Raag Gauri Guru Ram Das

ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥

Jo Jo Santh Saraapiaa Sae Firehi Bhavandhae ||

Those who are cursed by the Saints will continue wandering aimlessly.

ਗਉੜੀ ਵਾਰਾ (ਮਃ ੪) (੧੨):੯ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੯

Raag Gauri Guru Ram Das

ਪੇਡੁ ਮੁੰਢਾਹੁੰ ਕਟਿਆ ਤਿਸੁ ਡਾਲ ਸੁਕੰਦੇ ॥੧੨॥

Paedd Mundtaahoon Kattiaa This Ddaal Sukandhae ||12||

When the tree is cut off at its roots, the branches wither and die. ||12||

ਗਉੜੀ ਵਾਰਾ (ਮਃ ੪) (੧੨):੧੦ - ਗੁਰੂ ਗ੍ਰੰਥ ਸਾਹਿਬ: ਅੰਗ ੩੦੬ ਪੰ. ੧੯

Raag Gauri Guru Ram Das

ਸਲੋਕ ਮਃ ੪ ॥

Salok Ma 4 ||

Shalok Fourth Mehl:

ਗਉੜੀ ਕੀ ਵਾਰ: ੧ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੩੦੭